

## TODAY'S HUKAMNAMA FROM SRI DARBAR SAHIB, Sri Amritsar.

[April 12<sup>th</sup>, 2024 - Friday - 05:00 AM. IST]

ਰਾਮਕਲੀ ਮਹਲਾ ੫ ॥

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥  
ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ  
ਆਵਸਿ ਦੂਜੀ ਬਾਤਾ ਸਿਰ ਉਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ  
ਹੋਇ ਮਿਲਿਓ ਸੁਖਦਾਈ ਉਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੁ ਜਾਤਾ ॥੩॥  
ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ  
॥੪॥੫॥

ਸ਼ੁਕੱਰਵਾਰ, ੩੦ ਚੇਤ (ਸੰਮਤ ਪਪਦ ਨਾਨਕਸ਼ਾਹੀ) ੧੨ ਅਪ੍ਰੈਲ, ੨੦੨੪ (ਅੰਗ: ੮੮੪)

ਪੰਜਾਬੀ ਵਿਆਖਿਆ :

ਰਾਮਕਲੀ ਮਹਲਾ ੫ ॥

ਹੇ ਭਾਈ ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ  
ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ)  
ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧। ਹੇ ਭਾਈ ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ  
ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ  
ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ  
।੧। ਰਹਾਉ । ਹੇ ਭਾਈ ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ  
(ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ ! ਸਿਰਫ  
ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ ।੨। ਹੇ ਭਾਈ !  
ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ  
ਕਿਸੇ ਗੱਲੇ ਮੁਖਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ  
ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ  
ਕਿਸੇ ਹੋਰ ਪਾਸੇ ਨਹੀਂ ਭਟਕਦਾ ।੩। ਹੇ ਸਦਾ ਕਾਇਮ ਰਹਿਣ ਵਾਲੇ ! ਹੇ ਅਲੱਖ ! ਹੇ ਬੇਅੰਤ ! ਮੈਂ ਬਿਆਨ ਨਹੀਂ  
ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ ! (ਆਖ—) ਹੇ ਬੇ-ਮਿਸਾਲ ਪ੍ਰਭੂ ! ਹੇ ਅਥਾਹ ! ਹੇ ਅਡੋਲ ਮਾਲਕ !  
ਤੂੰ ਹੀ ਮੇਰਾ ਖਸਮ ਹੈਂ ।੪।੫।

English Translation:

**RAAMKALEE, FIFTH MEHL:**

God has made me His own, and vanquished all my enemies. Those enemies who have plundered this world, have all been placed in bondage. ॥ 1 ॥ The True Guru is my Transcendent Lord. I enjoy countless pleasures of power and tasty delights, chanting Your Name, and placing my faith in You. ॥ 1 ॥ Pause ॥ I do not think of any other at all. The Lord is my protector, above my head. I am carefree and independent, when I have the Support of Your Name, O my Lord and Master. ॥ 2 ॥ I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. ॥ 3 ॥ I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. ॥ 4 ॥ 5 ॥